

ਸਾਰਗ ਮਹਲਾ ੫ ॥

Saarang, Fifth Mehl:

ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥

My Guru has rid me of my cynicism.

ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥

I am a sacrifice to that Guru; I am devoted to Him, forever and ever.

||1||Pause||

ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥

I chant the Guru's Name day and night; I enshrine the Guru's Feet within my mind.

ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥

I bathe continually in the dust of the Guru's Feet, washing off my dirty sins.

||1||

ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥

I continually serve the Perfect Guru; I humbly bow to my Guru.

ਸਰਬ ਫਲਾ ਦੀਨੈ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥

The Perfect Guru has blessed me with all fruitful rewards; O Nanak, the Guru has emancipated me. ||2||47||70||